

ਦੇਵਗੰਧਾਰੀ ਪ ॥ ਸਰਬ ਸੁਖਾ ਗੁਰ ਚਰਨਾ ॥ ਕਲਿਮਲ ਡਾਰਨ ਮਨਹਿ ਸਧਾਰਨ ਇਹ ਆਸਰ ਮੋਹਿ
ਤਰਨਾ ॥੧॥ ਰਹਾਉ ॥ ਪੂਜਾ ਅਰਚਾ ਸੇਵਾ ਬੰਦਨ ਇਹੈ ਟਹਲ ਮੋਹਿ ਕਰਨਾ ॥ ਬਿਗਸੈ ਮਨੁ ਹੋਵੈ
ਪਰਗਾਸਾ ਬਹੁਰਿ ਨ ਗਰਭੈ ਪਰਨਾ ॥੧॥ ਸਫਲ ਮੂਰਤਿ ਪਰਸਉ ਸੰਤਨ ਕੀ ਇਹੈ ਧਿਆਨਾ ਧਰਨਾ
॥ ਭਇਓ ਕ੍ਰਿਪਾਲੁ ਠਾਕੁਰੁ ਨਾਨਕ ਕਉ ਪਰਿਓ ਸਾਧ ਕੀ ਸਰਨਾ ॥੧੬॥ {ਪੰਨਾ 531}

ਪਦਅਰਥ:- ਸਰਬ—ਸਾਰੇ। ਕਲਿਮਲ—ਪਾਪ। ਡਾਰਨ—ਦੂਰ ਕਰਨ-ਜੋਗ। ਮਨਹਿ—ਮਨ ਨੂੰ। ਸਧਾਰਨ—
ਆਸਰਾ ਦੇਣ ਵਾਲੇ। ਮੋਹਿ—ਮੈਂ। 1। ਰਹਾਉ।

ਅਰਚਾ—ਦੇਵ-ਪੂਜਾ ਸਮੇਂ ਚੰਦਨ ਆਦਿਕ ਦੀ ਭੇਟਾ। ਬੰਦਨ—(ਦੇਵਤਿਆਂ ਨੂੰ) ਨਮਸਕਾਰ। ਮੋਹਿ—ਮੈਂ।
ਬਿਗਸੈ—ਖਿੜ ਪੈਂਦਾ ਹੈ। ਪਰਗਾਸਾ—(ਆਤਮਕ ਜੀਵਨ ਦਾ) ਚਾਨਣ। ਗਰਭੈ—ਗਰਭ ਵਿਚ, ਕੁੱਖ ਵਿਚ, ਜੂਨਾਂ
ਵਿਚ। 1।

ਸਫਲ—ਫਲ ਦੇਣ ਵਾਲੀ। ਪਰਸਉ—ਮੈਂ ਪਰਸਦਾ ਹਾਂ। ਕਉ—ਨੂੰ। ਸਾਧ—ਗੁਰੂ। 2।

ਅਰਥ:- ਹੇ ਭਾਈ! ਗੁਰੂ ਚਰਨਾਂ ਵਿਚ ਪਿਆਂ ਸਾਰੇ ਸੁਖ ਮਿਲ ਜਾਂਦੇ ਹਨ। (ਗੁਰੂ ਦੇ ਚਰਨ ਸਾਰੇ) ਪਾਪ ਦੂਰ ਕਰ
ਦੇਂਦੇ ਹਨ, ਮਨ ਨੂੰ ਸਹਾਰਾ ਦੇਂਦੇ ਹਨ। ਮੈਂ ਗੁਰੂ ਦੇ ਚਰਨਾਂ ਦਾ ਸਹਾਰਾ ਲੈ ਕੇ ਹੀ (ਸੰਸਾਰ-ਸਮੁੰਦਰ ਤੋਂ) ਪਾਰ ਲੰਘ
ਰਿਹਾ ਹਾਂ। 1। ਰਹਾਉ।

ਹੇ ਭਾਈ! ਮੈਂ ਗੁਰੂ ਦੇ ਚਰਨਾਂ ਦੀ ਹੀ ਟਹਿਲ-ਸੇਵਾ ਕਰਦਾ ਹਾਂ—ਇਹੀ ਮੇਰੇ ਵਾਸਤੇ ਦੇਵ-ਪੂਜਾ ਹੈ, ਇਹੀ ਦੇਵ-
ਮੂਰਤੀ ਅੱਗੇ ਚੰਦਨ ਆਦਿਕ ਦੀ ਭੇਟ ਹੈ, ਇਹੀ ਦੇਵਤੇ ਦੀ ਸੇਵਾ ਹੈ, ਇਹੀ ਦੇਵ-ਮੂਰਤੀ ਅੱਗੇ ਨਮਸਕਾਰ ਹੈ। (ਹੇ
ਭਾਈ! ਗੁਰੂ ਦੀ ਚਰਨੀਂ ਪਿਆਂ) ਮਨ ਖਿੜ ਪੈਂਦਾ ਹੈ, ਆਤਮਕ ਜੀਵਨ ਦੀ ਸਮਝ ਪੈ ਜਾਂਦੀ ਹੈ, ਤੇ, ਮੁੜ ਮੁੜ ਜੂਨਾਂ
ਦੇ ਗੇੜ ਵਿਚ ਨਹੀਂ ਪਈਦਾ। 1।

ਹੇ ਭਾਈ! ਮੈਂ ਸੰਤ ਜਨਾਂ ਦੇ ਚਰਨ ਪਰਸਦਾ ਹਾਂ, ਇਹੀ ਮੇਰੇ ਵਾਸਤੇ ਫਲ ਦੇਣ ਵਾਲੀ ਮੂਰਤੀ ਹੈ, ਇਹੀ ਮੇਰੇ ਵਾਸਤੇ
ਮੂਰਤੀ ਦਾ ਧਿਆਨ ਧਰਨਾ ਹੈ। ਹੇ ਭਾਈ! ਜਦੋਂ ਦਾ ਮਾਲਕ-ਪ੍ਰਭੂ ਮੈਂ ਨਾਨਕ ਉੱਤੇ ਦਇਆਵਾਨ ਹੋਇਆ ਹੈ, ਮੈਂ
ਗੁਰੂ ਦੀ ਸਰਨ ਪਿਆ ਹੋਇਆ ਹਾਂ। 2। 16।